

ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥

Some deal in bronze and copper, some in cloves and betel nuts.

ਸੰਤਹੁ ਬਨਜਿਆ ਨਾਮੁ ਗੋਬਿੰਦ ਕਾ ਐਸੀ ਖੇਪ ਹਮਾਰੀ ॥੧॥

The Saints deal in the Naam, the Name of the Lord of the Universe. Such is my merchandise as well. ||1||

ਹਰਿ ਕੇ ਨਾਮ ਕੇ ਬਿਆਪਾਰੀ ॥

I am a trader in the Name of the Lord.

ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥

The priceless diamond has come into my hands. I have left the world behind. ||1||Pause||

ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥

When the True Lord attached me, then I was attached to Truth. I am a trader of the True Lord.

ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥

I have loaded the commodity of Truth; It has reached the Lord, the Treasurer. ||2||

ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥

He Himself is the pearl, the jewel, the ruby; He Himself is the jeweller.

ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥

He Himself spreads out in the ten directions. The Merchant is Eternal and Unchanging. ||3||

ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥

My mind is the bull, and meditation is the road; I have filled my packs with spiritual wisdom, and loaded them on the bull.

ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥

Says Kabeer, listen, O Saints: my merchandise has reached its destination! ||4||2||